

ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ  
ਸਾਕਤ ਕੀ ਪੂਜਾ ਐਸੀ ਦ੍ਰਿੜੀ ਬਿਪਰੀਤਿ ॥੧॥ ਮਾਇਆ ਮੋਹ ਭੂਲੇ ਅਵਰੈ ਹੀਤ ॥ ਹਰਿਚੰਦਉਰੀ  
ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥ ੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ  
ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥ ੨॥ ਉਤਮ ਸੰਤ ਭਲੇ  
ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥  
ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰੁ ਦੀਤ ॥ ਸਾਧਸੰਗਿ ਇਨ ਦੁਖ ਤੇ  
ਨਿਕਸਿਓ ਨਾਨਕ ਏਕ ਪਰੀਤ ॥੪॥੯॥ {ਪੰਨਾ 673}

ਪਦਾਰਥ:- ਜਿਹ ਕਰਣੀ—ਜਿਸ ਕਰਤੂਤ ਨਾਲ। ਹੋਵਹਿ—ਤੂੰ ਹੋਵੇਗਾ। ਰੀਤਿ—ਮਰਯਾਦਾ, ਚਾਲ। ਸਾਕਤ—  
ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ। ਪੂਜਾ—ਆਦਰ-ਸਤਕਾਰ। ਬਿਪਰੀਤਿ—ਉਲਟੀ ਚਾਲ।1।

ਭੂਲੇ—ਕੁਰਾਹੇ ਪਿਆ ਰਿਹਾ। ਅਵਰੈ—(ਪਰਮਾਤਮਾ ਤੋਂ ਬਿਨਾ) ਹੋਰ ਵਿਚ। ਹੀਤ—ਹਿਤ, ਮੋਹ।  
ਹਰਿਚੰਦਉਰੀ—ਹਰਿ-ਚੰਦ-ਨਗਰੀ, ਆਕਾਸ਼ ਵਿਚ ਖਿਆਲੀ ਨਗਰੀ, ਹਵਾਈ ਕਿਲ੍ਹਾ। ਬਨ ਹਰ ਪਾਤ—ਜੰਗਲ  
ਦੇ ਹਰੇ ਪੱਤੇ। ਰੇ—ਹੇ ਭਾਈ! ਬੀਤ—ਵਿਤ, ਪਾਇਆਂ।1। ਰਹਾਉ।

ਦੇਹ ਕਉ—ਸਰੀਰ ਨੂੰ। ਗਰਧਭ—ਖੋਤਾ। ਭਸਮ—ਸੁਆਹ, ਮਿੱਟੀ। ਸੰਗੀਤਿ—ਨਾਲ। ਸੰਗਿ—ਨਾਲ। ਰਚੁ—  
ਪਿਆਰ। ਬਿਖੈ—ਵਿਸ਼ੇ। ਠਗਉਰੀ—ਠਗ-ਮੂਰੀ, ਠਗਬੂਟੀ।2।

ਭਲੇ ਸੰਜੋਗੀ—ਭਲੇ ਸੰਜੋਗਾਂ ਨਾਲ (ਮਿਲਦੇ ਹਨ)। ਜੁਗ—ਜਗਤ, ਸੰਸਾਰ। ਪੁਨੀਤ—ਪਵਿਤ੍ਰ। ਜਾਤ  
ਅਕਾਰਥ—ਵਿਅਰਥ ਜਾ ਰਿਹਾ ਹੈ। ਕਾਚ—ਕੱਚ। ਬਾਦਰੈ—ਬਦਲੇ ਵਿਚ, ਵੱਟੇ ਵਿਚ। ਜੀਤ—ਜਿੱਤਿਆ ਜਾ  
ਰਿਹਾ ਹੈ।3।

ਕਿਲਵਿਖ—ਪਾਪ। ਗੁਰਿ—ਗੁਰੂ ਨੇ। ਅੰਜਨੁ—ਸੁਰਮਾ। ਗਿਆਨ—ਆਤਮਕ ਜੀਵਨ ਦੀ ਸੂਝ। ਨੇਤ੍ਰੁ—ਅੱਖਾਂ।  
ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਤੇ—ਤੋਂ, ਵਿਚੋਂ। ਨਿਕਸਿਓ—ਨਿਕਲ ਗਿਆ।4।

ਅਰਥ:- ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ  
ਪਿਆਰ ਪਾ ਰਿਹਾ ਹੈ। ਤੇਰੀ ਆਪਣੀ ਪਾਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ  
ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ।1। ਰਹਾਉ।

ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸਰਮਿੰਦਾ ਹੋਵੇਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ  
ਰਿਹਾ ਹੈ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-  
ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।1।

ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ  
ਕਰੀਏ (ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ  
ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ।2।

ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ  
ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ  
ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।3।

ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ

ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-  
ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।4।9।